

ਆਸਾ ਮਹਲਾ ੩ ॥

Aasaa, Third Mehl:

ਸਤਿਗੁਰ ਤੇ ਗੁਣ ਉਪਜੈ ਜਾ ਪ੍ਰਭੁ ਮੇਲੈ ਸੋਇ ॥

Merit is obtained from the True Guru, when God causes us to meet Him.

ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥

Meditating on the Naam, the Name of the Lord, with intuitive ease and poise, spiritual wisdom is revealed. ||1||

ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥

O my mind, do not think of the Lord as being far away; behold Him ever close at hand.

ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥

He is always listening, and always watching over us; the Word of His Shabad is all-pervading everywhere. ||1||Pause||

ਗੁਰਮੁਖਿ ਆਪੁ ਪਛਾਣਿਆ ਤਿਨੀ ਇਕ ਮਨਿ ਧਿਆਇਆ ॥

The Gurmukhs understand their own selves; they meditate single-mindedly on the Lord.

ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥

They enjoy their Husband Lord continually; through the True Name, they find peace. ||2||

ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥

O my mind, no one belongs to you; contemplate the Shabad, and see this.

ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥

So run to the Lord's Sanctuary, and find the gate of salvation. ||3||

ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥

Listen to the Shabad, and understand the Shabad, and lovingly focus your consciousness on the True One.

ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥

Through the Shabad, conquer your ego, and in the True Mansion of the Lord's Presence, you shall find peace. ||4||

ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥

In this age, the Naam, the Name of the Lord, is glory; without the Name, there is no glory.

ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥੫॥

The glory of this Maya lasts for only a few days; it disappears in an instant. ||5||

ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥

Those who forget the Naam are already dead, and they continue dying.

ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥੬॥

They do not enjoy the sublime essence of the Lord's taste; they sink into the manure. ||6||

ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥

Some are forgiven by the Lord; He unites them with Himself, and keeps them attached to the Naam, night and day.

ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥

They practice Truth, and abide in Truth; being truthful, they merge into Truth. ||7||

ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨ੍ਹਾ ਭਰਮਾਇ ॥

Without the Shabad, the world does not hear, and does not see; deaf and blind, it wanders around.

ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥

Without the Naam, it obtains only misery; the Naam is received only by His Will. ||8||

ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥

Those persons who link their consciousness with the Word of His Bani, are immaculately pure, and approved by the Lord.

ਨਾਨਕ ਨਾਮੁ ਤਿਨ੍ਹਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥

O Nanak, they never forget the Naam, and in the Court of the Lord, they are known as true. ||9||13||35||